

ਕਾਉਂਟੀ

CalFresh ਤਬਦੀਲੀ ਦਾ ਨੋਟਿਸ ਤਬਦੀਲੀ ਦੀ ਰਿਪੋਰਟ ਕਰਨ ਵਾਲੇ ਪਰਿਵਾਰਾਂ ਲਈ

ਨੋਟਿਸ ਦੀ ਮਿਤੀ: _____
 ਕੋਸ਼ ਨਾਮ : _____
 ਨੰਬਰ : _____
 ਵਰਕਰ ਨਾਮ : _____
 ਨੰਬਰ : _____
 ਟੈਲੀਫੋਨ : _____
 ਪਤਾ : _____

ਜੇ ਇਸ ਕਾਰਵਾਈ ਬਾਰੇ ਤੁਹਾਡੇ ਕੋਲ ਕੋਈ ਪੁਸ਼ਨ ਹਨ ਜਾਂ ਤੁਸੀਂ ਹੋਰ ਜਾਣਕਾਰੀ ਲੈਣੀ ਚਾਹੁੰਦੇ ਹੋ, ਤਾਂ ਕਿਰਪਾ ਕਰਕੇ ਆਪਣੇ ਵਰਕਰ ਨਾਲ ਸੰਪਰਕ ਕਰੋ।

ਸਰਕਾਰੀ ਸੁਣਵਾਈ: ਜੇ ਤੁਸੀਂ ਸੋਚਦੇ ਹੋ ਕਿ ਇਹ ਕਾਰਵਾਈ ਗਲਤ ਹੈ, ਤਾਂ ਤੁਸੀਂ ਸੁਣਵਾਈ ਦੀ ਮੰਗ ਕਰ ਸਕਦੇ ਹੋ ਜਦ ਤਕ ਕਿ ਤੁਹਾਡੇ 'ਤੇ ਬਕਾਇਆ ਰਕਮ ਬਾਰੇ ਤੁਹਾਡੀ ਪਹਿਲਾਂ ਹੀ ਸੁਣਵਾਈ ਨਹੀਂ ਹੋਈ ਹੈ। ਇਸ ਪੰਨੇ ਦੇ ਪਿਛਲੇ ਪਾਸੇ ਦੱਸਿਆ ਗਿਆ ਹੈ ਕਿ ਇਹ ਕਿਵੇਂ ਕਰਨਾ ਹੈ। ਜੇ ਤੁਸੀਂ ਇਹ ਕਾਰਵਾਈ ਕੀਤੇ ਜਾਣ ਤੋਂ ਪਹਿਲਾਂ ਸੁਣਵਾਈ ਦੀ ਮੰਗ ਕਰਦੇ ਹੋ ਤਾਂ ਹੋ ਸਕਦਾ ਹੈ ਤੁਹਾਡੇ ਬੈਨਿਫਿਟਾਂ ਨੂੰ ਬਦਲਿਆ ਨਾ ਜਾਵੇ।

(ADDRESSEE)

ਬੈਨਿਫਿਟਾਂ ਵਿੱਚ ਤਬਦੀਲੀ

_____ ਤੋਂ ਪ੍ਰਭਾਵੀ, ਤੁਹਾਡੇ CalFresh ਬੈਨਿਫਿਟਾਂ ਨੂੰ ਹਰੇਕ ਮਹੀਨੇ \$ _____ ਤੋਂ ਬਦਲ ਕੇ \$ _____ ਕੀਤਾ ਜਾਂਦਾ ਹੈ।

ਬੈਨਿਫਿਟਾਂ ਵਿੱਚ ਕੋਈ ਤਬਦੀਲੀ ਨਹੀਂ

ਸਾਨੂੰ ਮਿਲੇ ਦਸਤਾਵੇਜ਼(ਜਾਂ)/ਜਾਣਕਾਰੀ ਦੇ ਨਤੀਜੇ ਵਜੋਂ ਤੁਹਾਡੇ CalFresh ਬੈਨਿਫਿਟ ਨਹੀਂ ਬਦਲੇ ਕਿਉਂਕਿ:

ਤੁਹਾਨੂੰ CalFresh ਬੈਨਿਫਿਟਾਂ ਦੇ ਲੋੜ ਤੋਂ ਵੱਧ ਭੁਗਤਾਨ ਕੀਤੇ ਜਾਣ ਬਾਰੇ ਪਹਿਲਾਂ ਹੀ ਦੱਸਿਆ ਜਾ ਚੁੱਕਾ ਹੈ ਅਤੇ ਤੁਹਾਨੂੰ ਘੱਟ CalFresh ਬੈਨਿਫਿਟ ਮਿਲ ਰਹੇ ਹਨ ਕਿਉਂਕਿ ਕਾਉਂਟੀ ਉਹਨਾਂ CalFresh ਬੈਨਿਫਿਟਾਂ, ਜੋ ਤੁਹਾਨੂੰ ਮਿਲੇ ਪਰ ਮਿਲਣੇ ਨਹੀਂ ਚਾਹੀਦੇ ਸਨ, ਦਾ ਵਾਪਸੀ ਭੁਗਤਾਨ ਕਰਨ ਲਈ ਤੁਹਾਡੀ ਮਹੀਨੇਵਾਰ ਅਲਾਟਮੈਂਟ ਵਿੱਚੋਂ 10% ਜਾਂ \$10 ਤਕ (ਜੋ ਵੀ ਵੱਧ ਹੋਵੇ) ਘਟਾ ਰਹੀ ਹੈ। ਇਸ ਬਾਰੇ ਫੈਸਲਾ ਅਦਾਲਤ ਵਿੱਚ ਜਾਂ ਰਾਜ ਦੀ ਸੁਣਵਾਈ ਰਾਹੀਂ ਕੀਤਾ ਗਿਆ ਹੈ ਜਾਂ ਕਿਉਂਕਿ ਤੁਸੀਂ ਅਯੋਗਤਾ ਸਹਿਮਤੀ ਬਾਰੇ ਸਮਝੌਤੇ (Disqualification Consent Agreement) ਜਾਂ ਪ੍ਰਸ਼ਾਸਨਿਕ ਅਯੋਗਤਾ ਸੁਣਵਾਈ ਤੋਂ ਛੋਟ (Administrative Disqualification Hearing Waiver) 'ਤੇ ਇਸ ਬਾਰੇ ਦਸਤਖਤ ਕੀਤੇ ਕਿ ਇਹ ਲੋੜ ਤੋਂ ਵੱਧ ਭੁਗਤਾਨ ਪ੍ਰੋਗਰਾਮ ਦੀ ਜਾਣ-ਬੁੱਝ ਕੇ ਕੀਤੀ ਉਲੰਘਣਾ (Intentional Program Violation - IPV) ਹੈ। ਹੁਣ ਤੁਹਾਡੀ ਮਹੀਨੇਵਾਰ ਅਲਾਟਮੈਂਟ ਨੂੰ ਬਦਲਿਆ ਜਾ ਰਿਹਾ ਹੈ ਕਿਉਂਕਿ ਕਾਉਂਟੀ ਤੁਹਾਡੀ ਅਲਾਟਮੈਂਟ ਵਿੱਚੋਂ 20% ਜਾਂ \$10 ਤਕ (ਜੋ ਵੀ ਵੱਧ ਹੋਵੇ) ਘਟਾਉਣਾ ਸ਼ੁਰੂ ਕਰ ਸਕਦੀ ਹੈ। ਜੇ ਤੁਹਾਡੀ ਮਹੀਨੇਵਾਰ CalFresh ਅਲਾਟਮੈਂਟ ਵਿੱਚ ਕੋਈ ਹੋਰ ਤਬਦੀਲੀਆਂ ਹਨ, ਤਾਂ ਇਹ ਫਾਰਮ ਤੁਹਾਨੂੰ ਦੱਸੇਗਾ।

ਸਮਾਪਤੀ

_____ ਤੋਂ ਪ੍ਰਭਾਵੀ, ਤੁਹਾਡੇ CalFresh ਬੈਨਿਫਿਟਾਂ ਨੂੰ ਸਮਾਪਤ ਕੀਤਾ ਜਾਂਦਾ ਹੈ ਕਿਉਂਕਿ:

ਬੈਨਿਫਿਟਾਂ ਵਿੱਚ ਪ੍ਰਸਤਾਵਿਤ ਤਬਦੀਲੀ

_____ ਤੋਂ ਪ੍ਰਭਾਵੀ, ਤੁਹਾਡੇ CalFresh ਬੈਨਿਫਿਟ ਘਟਾਏ ਜਾਂ ਸਮਾਪਤ ਕੀਤੇ ਜਾ ਸਕਦੇ ਹਨ ਕਿਉਂਕਿ ਤੁਹਾਡੀ ਨਿਰੰਤਰ ਯੋਗਤਾ ਤੈਅ ਕਰਨ ਲਈ ਲੋੜੀਂਦੀ ਜਾਣਕਾਰੀ ਜਾਂ ਤੁਹਾਡੇ ਬੈਨਿਫਿਟਾਂ ਦੀ ਸਹੀ ਰਕਮ ਤੁਹਾਡੀ ਤਬਦੀਲੀ ਰਿਪੋਰਟ (CF 377.5 CR) ਦੇ ਨਾਲ ਨਹੀਂ ਮਿਲੀ ਸੀ। ਸਾਨੂੰ ਅੱਗੇ ਦਿੱਤੀ ਜਾਣਕਾਰੀ ਅਗਲੇ ਮਹੀਨੇ ਦੇ ਪਹਿਲੇ ਦਿਨ ਤਕ ਜ਼ਰੂਰ ਮਿਲ ਜਾਣੀ ਚਾਹੀਦੀ ਹੈ:

ਤੁਹਾਡੇ ਬੈਨਿਫਿਟਾਂ ਨੂੰ ਖਤਮ ਕਰਨ ਦੇ ਕਾਰਨ ਦੇ ਆਧਾਰ 'ਤੇ, ਤੁਹਾਡੇ ਪਰਿਵਾਰ ਨੂੰ _____ ਤਕ CalFresh ਪ੍ਰੋਗਰਾਮ ਵਿੱਚ ਭਾਗ ਲੈਣ ਤੋਂ ਵੀ ਅਯੋਗ ਕਰਾਰ ਦਿੱਤਾ ਜਾਂਦਾ ਹੈ। ਤੁਸੀਂ ਇਸ ਅਯੋਗਤਾ ਮਿਆਦ ਦੇ ਖਤਮ ਹੋਣ 'ਤੇ ਬੈਨਿਫਿਟਾਂ ਲਈ ਮੁੜ ਤੋਂ ਦਰਖਾਸਤ ਦੇ ਸਕਦੇ ਹੋ।

ਜੇ ਕਿਸੇ ਖਰਚ ਦੀ ਪੁਸ਼ਟੀ ਲਈ ਬੇਨਤੀ ਕੀਤੀ ਜਾਂਦੀ ਹੈ ਅਤੇ ਜੇ ਤੁਸੀਂ ਇਸ ਨੂੰ ਮੁਹੱਈਆ ਨਹੀਂ ਕਰਦੇ, ਤਾਂ ਅਗਲੇ ਮਹੀਨੇ ਦੇ ਬੈਨਿਫਿਟਾਂ ਦਾ ਹਿਸਾਬ ਲਗਾਉਂਦੇ ਸਮੇਂ ਖਰਚੇ ਲਈ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਨਾਲ ਹੀ, ਜੇ ਤੁਸੀਂ ਹੋਰ ਬੇਨਤੀ ਕੀਤੀ ਗਈ ਜਾਣਕਾਰੀ ਮੁਹੱਈਆ ਨਹੀਂ ਕਰਦੇ, ਤਾਂ ਤੁਹਾਡੇ ਬੈਨਿਫਿਟ ਘਟਾਏ ਜਾਂ ਸਮਾਪਤ ਕੀਤੇ ਜਾ ਸਕਦੇ ਹਨ।

ਨਿਯਮ: ਇਹ ਨਿਯਮ ਉਪਰੋਕਤ ਕਾਰਵਾਈ(ਆਂ) 'ਤੇ ਲਾਗੂ ਹੁੰਦਾ ਹੈ (ਹੁੰਦੇ ਹਨ):
ਤੁਸੀਂ ਇਹਨਾਂ ਨੂੰ ਆਪਣੇ ਵੈਲਫੇਅਰ ਆਫਿਸ ਵਿੱਚ ਦੇਖ ਸਕਦੇ ਹੋ।

ਸੁਣਵਾਈ ਬਾਰੇ ਤੁਹਾਡੇ ਹੱਕ

ਜੇ ਤੁਸੀਂ ਕਾਉਂਟੀ ਦੀ ਕਿਸੇ ਕਾਰਵਾਈ ਨਾਲ ਸਹਿਮਤ ਨਹੀਂ ਹੋ ਤਾਂ ਤੁਹਾਨੂੰ ਸੁਣਵਾਈ ਦੀ ਮੰਗ ਕਰਨ ਦਾ ਹੱਕ ਹੈ। ਸੁਣਵਾਈ ਦੀ ਮੰਗ ਕਰਨ ਲਈ ਤੁਹਾਡੇ ਕੋਲ ਸਿਰਫ 90 ਦਿਨ ਹਨ। ਇਹ 90 ਦਿਨ ਉਸ ਤਾਰੀਖ ਤੋਂ ਸ਼ੁਰੂ ਹੁੰਦੇ ਹਨ ਜਿਸ ਦਿਨ ਕਾਉਂਟੀ ਨੇ ਤੁਹਾਨੂੰ ਇਹ ਨੋਟਿਸ ਦਿੱਤਾ ਸੀ ਜਾਂ ਡਾਕ ਰਾਹੀਂ ਭੇਜਿਆ ਸੀ। ਜੇ ਤੁਹਾਡੇ ਕੋਲ 90 ਦਿਨਾਂ ਦੇ ਅੰਦਰ ਸੁਣਵਾਈ ਦੀ ਮੰਗ ਨਾ ਕਰ ਸਕਣ ਦੀ ਕੋਈ ਵਜਬ ਵਜਹ ਹੈ ਤਾਂ ਵੀ ਤੁਸੀਂ ਸੁਣਵਾਈ ਲਈ ਅਰਜ਼ੀ ਦੇ ਸਕਦੇ ਹੋ। ਜੇ ਤੁਸੀਂ ਕੋਈ ਵਜਬ ਕਾਰਨ ਦੱਸਦੇ ਹੋ ਤਾਂ ਸੁਣਵਾਈ ਦਾ ਪ੍ਰਬੰਧ ਕੀਤਾ ਜਾ ਸਕਦਾ ਹੈ।

ਜੇ ਤੁਸੀਂ ਸੁਣਵਾਈ ਲਈ ਬੇਨਤੀ Cash Aid, Medi-Cal, CalFresh ਜਾਂ ਚਾਈਲਡ ਕੇਅਰ ਉੱਪਰ ਕਾਰਵਾਈ ਕਰਨ ਤੋਂ ਪਹਿਲਾਂ ਕਰਦੇ ਹੋ ਤਾਂ:

- ਜਦ ਤਕ ਤੁਸੀਂ ਸੁਣਵਾਈ ਦਾ ਇੰਤਜ਼ਾਰ ਕਰੋਗੇ, ਤੁਹਾਡਾ Cash Aid ਜਾਂ Medi-Cal ਪਹਿਲਾਂ ਵਾਂਗ ਬਣਿਆ ਰਹੇਗਾ।
- ਜਦ ਤਕ ਤੁਸੀਂ ਸੁਣਵਾਈ ਦਾ ਇੰਤਜ਼ਾਰ ਕਰੋਗੇ, ਤੁਹਾਡੀਆਂ ਚਾਈਲਡ ਕੇਅਰ ਸੇਵਾਵਾਂ ਪਹਿਲਾਂ ਵਾਂਗ ਬਣੀਆਂ ਰਹਿ ਸਕਦੀਆਂ ਹਨ।
- ਤੁਹਾਡਾ CalFresh ਬੈਨਿਫਿਟਾਂ ਤਦ ਤੀਕਰ ਪਹਿਲਾਂ ਵਾਂਗ ਬਣੀਆਂ ਰਹਿਣਗੀਆਂ ਜਦ ਤਕ ਸੁਣਵਾਈ ਜਾਂ ਤਸਦੀਕ ਦਾ ਅਰਜ਼ਾ, ਜੋ ਵੀ ਪਹਿਲਾਂ ਪੂਰਾ ਹੋਵੇ, ਪੂਰਾ ਨਹੀਂ ਹੋ ਜਾਂਦਾ।

ਜੇ ਸੁਣਵਾਈ ਦਾ ਫੈਸਲਾ ਕਰਿੰਦਾ ਹੈ ਕਿ ਅਸੀਂ ਠੀਕ ਹਾਂ ਤਾਂ ਤੁਸੀਂ ਤੁਹਾਨੂੰ ਮਿਲੇ ਸਾਰੇ ਵਾਧੂ Cash Aid, Medi-Cal, CalFresh ਜਾਂ ਚਾਈਲਡ ਕੇਅਰ ਸੇਵਾਵਾਂ ਲਈ ਸਾਨੂੰ ਦੇਣਦਾਰ ਹੋਵੋਗੇ। ਸੁਣਵਾਈ ਤੋਂ ਪਹਿਲਾਂ ਤੁਹਾਡੇ ਬੈਨਿਫਿਟਾਂ ਨੂੰ ਘੱਟ ਕਰਨ ਜਾਂ ਰੋਕਣ ਲਈ ਹੇਠਾਂ ਸਹੀ ਲਗਾਉ:

ਹਾਂ, ਘੱਟ ਕਰੋ ਜਾਂ ਬੰਦ ਕਰੋ: Cash Aid (ਕੈਸ਼ ਏਡ) CalFresh
 ਚਾਈਲਡ ਕੇਅਰ

ਉਸ ਦੌਰਾਨ ਜਦ ਤੁਸੀਂ ਸੁਣਵਾਈ ਦੇ ਫੈਸਲੇ ਦਾ ਇੰਤਜ਼ਾਰ ਕਰ ਰਹੇ ਹੋਵੋਗੇ:

ਵੈਲਫੇਅਰ ਟ ਵਰਕ:

ਤੁਹਾਨੂੰ ਸਰਗਰਮੀਆਂ ਵਿਚ ਹਿੱਸਾ ਲੈਣ ਦੀ ਲੋੜ ਨਹੀਂ ਹੋਵੇਗੀ।

ਰੁਜ਼ਗਾਰ ਅਤੇ ਇਸ ਨੋਟਿਸ ਤੋਂ ਪਹਿਲਾਂ ਕਾਉਂਟੀ ਵਲੋਂ ਪ੍ਰਵਾਨ ਕੀਤੀਆਂ ਗਈਆਂ ਸਰਗਰਮੀਆਂ ਲਈ ਤੁਹਾਨੂੰ ਚਾਈਲਡ ਕੇਅਰ ਲਈ ਭੁਗਤਾਨ ਕੀਤਾ ਜਾ ਸਕਦਾ ਹੈ।

ਜੇ ਅਸੀਂ ਤੁਹਾਨੂੰ ਆਖਦੇ ਹਾਂ ਕਿ ਦੂਜੀਆਂ ਸਹਾਇਕ ਸੇਵਾਵਾਂ ਲਈ ਭੁਗਤਾਨ ਰੋਕ ਦਿੱਤਾ ਜਾਵੇਗਾ, ਤਾਂ ਜੇ ਤੁਸੀਂ ਆਪਣੀ ਸਰਗਰਮੀ ਲਈ ਜਾਂਦੇ ਹੋ ਤਾਂ ਵੀ ਤੁਹਾਨੂੰ ਹੋਰ ਭੁਗਤਾਨ ਨਹੀਂ ਕੀਤੇ ਜਾਣਗੇ।

ਜੇ ਅਸੀਂ ਤੁਹਾਨੂੰ ਆਖਦੇ ਹਾਂ ਕਿ ਤੁਹਾਡੀਆਂ ਦੂਜੀਆਂ ਸਹਾਇਕ ਸੇਵਾਵਾਂ ਲਈ ਭੁਗਤਾਨ ਕੀਤਾ ਜਾਵੇਗਾ ਤਾਂ ਭੁਗਤਾਨ ਦੀ ਰਕਮ ਅਤੇ ਤਰੀਕਾ ਉਹੋ ਹੋਣਗੇ ਜੋ ਇਸ ਨੋਟਿਸ ਵਿਚ ਅਸੀਂ ਤੁਹਾਨੂੰ ਦੱਸੇ ਹਨ।

- ਇਹ ਸਹਾਇਕ ਸੇਵਾਵਾਂ ਪ੍ਰਾਪਤ ਕਰਨ ਲਈ ਤੁਹਾਡੇ ਲਈ ਉਸ ਸਰਗਰਮੀ ਲਈ ਜਾਣਾ ਜ਼ਰੂਰੀ ਹੈ ਜਿਸ ਤੇ ਤੁਹਾਨੂੰ ਕਾਉਂਟੀ ਨੇ ਜਾਣ ਲਈ ਆਖਿਆ ਹੈ।
- ਜੇ ਸੁਣਵਾਈ ਦੇ ਫੈਸਲੇ ਦੇ ਇੰਤਜ਼ਾਰ ਦੇ ਦੌਰਾਨ ਕਾਉਂਟੀ ਵਲੋਂ ਤੁਹਾਨੂੰ ਮਿਲਣ ਵਾਲੀ ਰਕਮ ਇੰਨੀ ਨਹੀਂ ਹੈ ਕਿ ਤੁਸੀਂ ਉਸ ਸਰਗਰਮੀ ਵਿਚ ਹਿੱਸਾ ਲੈ ਸਕੋ ਤਾਂ ਤੁਸੀਂ ਉਸ ਸਰਗਰਮੀ ਲਈ ਜਾਣਾ ਛੱਡ ਸਕਦੇ ਹੋ।

Cal-Learn:

- ਤੁਸੀਂ CalLearn ਪ੍ਰੋਗਰਾਮ ਵਿਚ ਹਿੱਸਾ ਨਹੀਂ ਲੈ ਸਕਦੇ ਜੇ ਅਸੀਂ ਤੁਹਾਨੂੰ ਆਖਿਆ ਹੈ ਕਿ ਅਸੀਂ ਤੁਹਾਡੀ ਸੇਵਾ ਨਹੀਂ ਕਰ ਸਕਦੇ।
- ਅਸੀਂ ਸਿਰਫ ਕਿਸੇ ਪ੍ਰਵਾਨ ਕੀਤੀ ਹੋਈ ਸਰਗਰਮੀ ਲਈ CalLearn ਸਹਾਇਕ ਸੇਵਾਵਾਂ ਲਈ ਭੁਗਤਾਨ ਕਰਾਂਗੇ।

ਹੋਰ ਜਾਣਕਾਰੀ

Medi-Cal ਪ੍ਰਬੰਧ ਦੇਖਭਾਲ ਯੋਜਨਾ ਦੇ ਮੈਂਬਰ: ਇਸ ਨੋਟਿਸ ਦੇ ਉੱਪਰ ਕਾਰਵਾਈ ਨਾਲ ਤੁਹਾਨੂੰ ਤੁਹਾਡੀ ਪ੍ਰਬੰਧ ਦੇਖਭਾਲ ਸਿਹਤ ਯੋਜਨਾ ਤੋਂ ਸੇਵਾਵਾਂ ਲੈਣ ਤੋਂ ਰੋਕਿਆ ਜਾ ਸਕਦਾ ਹੈ। ਜੇ ਤੁਹਾਡੇ ਮਨ ਵਿਚ ਕੋਈ ਸਵਾਲ ਹਨ ਤਾਂ ਤੁਸੀਂ ਆਪਣੀਆਂ ਸਿਹਤ ਯੋਜਨਾ ਮੈਂਬਰਸ਼ਿਪ ਸੇਵਾਵਾਂ ਨਾਲ ਸੰਪਰਕ ਕਰ ਸਕਦੇ ਹੋ।

ਚਾਈਲਡ ਅਤੇ/ਜਾਂ ਮੈਡੀਕਲ ਸੱਪੋਰਟ: ਜੇ ਤੁਹਾਨੂੰ ਕੈਸ਼-ਏਡ ਨਹੀਂ ਮਿਲ ਰਹੀ ਹੈ ਤਾਂ ਵੀ ਸੱਪੋਰਟ ਦੀ ਉਗਰਾਹੀ ਕਰਨ ਵਿਚ ਲੋਕਲ ਚਾਈਲਡ ਸੱਪੋਰਟ ਏਜੰਸੀ ਮੁਫਤ ਸਹਾਇਤਾ ਕਰੇਗੀ। ਜੇ ਉਹ ਤੁਹਾਡੇ ਵਲੋਂ ਸੱਪੋਰਟ ਦੀ ਉਗਰਾਹੀ ਕਰਦੇ ਹਨ ਤਾਂ ਉਹ ਇਹ ਕੰਮ ਤਦ ਤਕ ਕਰਦੇ ਰਹਿਣਗੇ, ਜਦ ਤਕ ਤੁਸੀਂ ਉਹਨਾਂ ਨੂੰ ਇਹ ਕੰਮ ਨਾ ਕਰਨ ਲਈ ਲਿਖਤੀ ਵਿਚ ਨਹੀਂ ਆਖੋਗੇ। ਉਗਰਾਹੀ ਕੀਤੀ ਮੌਜੂਦਾ ਸੱਪੋਰਟ ਰਕਮ ਉਹ ਤੁਹਾਨੂੰ ਭੇਜ ਦੇਣਗੇ ਪਰ ਉਗਰਾਹੇ ਹੋਏ ਪੁਰਾਣੇ ਬਕਾਇਆ ਪੈਸੇ ਵਿਚੋਂ ਉਹ ਆਪਣੇ ਕੋਲ ਉਹ ਪੈਸੇ ਰੱਖ ਲੈਣਗੇ ਜੋ ਤੁਸੀਂ ਕਾਉਂਟੀ ਵਲ ਦੇਣਦਾਰ ਹੋ।

ਪਰਿਵਾਰ ਦੀ ਯੋਜਨਾਬੰਦੀ: ਤੁਹਾਡੇ ਮੰਗਣ ਤੇ ਵੈਲਫੇਅਰ ਦਫਤਰ ਤੁਹਾਨੂੰ ਲੋੜੀਂਦੀ ਜਾਣਕਾਰੀ ਦੇਣਗੇ।

ਸੁਣਵਾਈ ਦੀ ਫਾਈਲ: ਜੇ ਤੁਸੀਂ ਸੁਣਵਾਈ ਦੀ ਮੰਗ ਕਰਦੇ ਹੋ ਤਾਂ ਸਟੇਟ ਸੁਣਵਾਈ ਡਿਵੀਜ਼ਨ ਇੱਕ ਫਾਈਲ ਬਣਾਏਗਾ। ਸੁਣਵਾਈ ਤੋਂ ਪਹਿਲਾਂ ਤੁਹਾਨੂੰ ਇਹ ਫਾਈਲ ਵੇਖਣ ਅਤੇ ਸੁਣਵਾਈ ਤੋਂ ਘੱਟੋ-ਘੱਟ ਦੋ ਦਿਨ ਪਹਿਲਾਂ ਤੁਹਾਡੇ ਮਾਮਲੇ ਵਿਚ ਕਾਉਂਟੀ ਦੀ ਲਿਖਤੀ ਪੁਸ਼ੀਸ਼ਨ ਦੀ ਕਾਪੀ ਪ੍ਰਾਪਤ ਕਰਨ ਦਾ ਹੱਕ ਹੈ। ਸਟੇਟ ਤੁਹਾਡੀ ਸੁਣਵਾਈ ਫਾਈਲ ਨੂੰ ਕਲਿਆਣ ਵਿਭਾਗ ਅਤੇ ਯੂ.ਐਸ. ਸਿਹਤ ਅਤੇ ਮਾਨਵ ਸੇਵਾਵਾਂ ਅਤੇ ਖੇਤੀ ਵਿਭਾਗਾਂ ਵਿਚ ਭੇਜ ਸਕਦੀ ਹੈ। (W&I ਕੋਡ ਸੈਕਸ਼ਨ 10850 ਅਤੇ 10950.)

ਸੁਣਵਾਈ ਦੀ ਮੰਗ ਕਰਨ ਲਈ:

- ਇਸ ਪੰਨੇ ਨੂੰ ਭਰੋ।
- ਆਪਣੇ ਚਿਕਾਰਡ ਲਈ ਇਸ ਪੰਨੇ ਦੇ ਅਗਲੇ ਅਤੇ ਪਿਛਲੇ ਪਾਸੇ ਦੀ ਕਾਪੀ ਬਣਾਉ।
ਜੇ ਤੁਸੀਂ ਮੰਗ ਕਰੋਗੇ ਤਾਂ ਤੁਹਾਡਾ ਵਰਕਰ ਤੁਹਾਨੂੰ ਇਸ ਪੰਨੇ ਦੀ ਕਾਪੀ ਲਿਆ ਦੇਵੇਗਾ।
- ਇਸ ਪੰਨੇ ਨੂੰ ਇਸ ਪਤੇ ਤੇ ਭੇਜੋ ਜਾਂ ਲਿਜਾਉ:

ਜਾਂ

- ਟੈਲ ਫਰੀ ਫੋਨ ਕਰੋ: 1-800-952-5253 ਜਾਂ ਸੁਣਨ ਜਾਂ ਬੋਲਣ ਵਿਚ ਤਕਲੀਫ ਵਾਲੇ ਲੋਕ TDD ਦੀ ਵਰਤੋਂ ਕਰੋ: 1-800-952-8349

ਮਦਦ ਲੈਣ ਲਈ: ਸੁਣਵਾਈ ਦੇ ਆਪਣੇ ਹੱਕਾਂ ਬਾਰੇ ਤੁਸੀਂ ਉੱਪਰ ਦੱਸੇ ਟੈਲ ਫ੍ਰੀ ਫੋਨ ਨੰਬਰਾਂ ਤੇ ਫੋਨ ਕਰਕੇ ਪੁਛ ਸਕਦੇ ਹੋ ਜਾਂ ਕਾਨੂੰਨੀ ਸਹਾਇਤਾ ਲਈ ਰੈਫਰਲ ਮੰਗ ਸਕਦੇ ਹੋ। ਮੁਫਤ ਕਾਨੂੰਨੀ ਸਹਾਇਤਾ ਤੁਹਾਨੂੰ ਤੁਹਾਡੇ ਸਥਾਨਕ ਕਾਨੂੰਨੀ ਮਦਦ ਜਾਂ ਕਲਿਆਣ ਹੱਕ ਦਫਤਰ ਤੋਂ ਮਿਲ ਸਕਦੀ ਹੈ।

ਜੇ ਤੁਸੀਂ ਸੁਣਵਾਈ ਲਈ ਇਕੱਲੇ ਨਹੀਂ ਜਾਣਾ ਚਾਹੁੰਦੇ ਤਾਂ ਤੁਸੀਂ ਆਪਣੇ ਕਿਸੇ ਮਿਤਰ ਜਾਂ ਕਿਸੇ ਹੋਰ ਵਿਅਕਤੀ ਨੂੰ ਨਾਲ ਲਿਆ ਸਕਦੇ ਹੋ।

ਸੁਣਵਾਈ ਲਈ ਬੇਨਤੀ

ਮੇਰੇ ਹੇਠਲੇ ਬੈਨਿਫਿਟ ਦੇ ਉੱਪਰ _____ ਕਾਉਂਟੀ ਦੇ ਕਲਿਆਣ ਵਿਭਾਗ ਦੁਆਰਾ ਕੀਤੀ ਗਈ ਕਾਰਵਾਈ ਦੇ ਬਾਰੇ ਮੈਂ ਸੁਣਵਾਈ ਚਾਹੁੰਦਾ/ਚਾਹੁੰਦੀ ਹਾਂ:

- ਕੈਸ਼ ਏਡ CalFresh Medi-Cal (ਮੈਡੀ-ਕੈਲ)
 ਹੋਰ (ਸੂਚੀ ਬਣਾਉ) _____

ਇਸਦੇ ਕਾਰਨ ਇਹ ਹਨ: _____

- ਜੇ ਤੁਹਾਨੂੰ ਹੋਰ ਥਾਂ ਦੀ ਲੋੜ ਹੈ ਤਾਂ ਇੱਥੇ ਸਹੀ ਲਗਾਉ ਅਤੇ ਇੱਕ ਸਫਾ ਹੋਰ ਲਗਾਉ।
- ਮੈਂ ਚਾਹੁੰਦਾ/ਚਾਹੁੰਦੀ ਹਾਂ ਕਿ ਸਟੇਟ ਮੈਨੂੰ ਇੱਕ ਦੁਬਾਸ਼ੀਏ ਦੀਆਂ ਸੇਵਾਵਾਂ ਮੁਫਤ ਮੁਹੱਈਆ ਕਰਵਾਏ। (ਸੁਣਵਾਈ ਲਈ ਕੋਈ ਮਿਤਰ ਜਾਂ ਰਿਸ਼ਤੇਦਾਰ ਅਨੁਵਾਦ ਨਹੀਂ ਕਰ ਸਕਦਾ)।

ਮੇਰੀ ਭਾਸ਼ਾ ਜਾਂ ਬੋਲੀ ਹੈ: _____

ਉਸ ਵਿਅਕਤੀ ਦਾ ਨਾਂ ਜਿਸਨੂੰ ਬੈਨਿਫਿਟ ਦੇਣ ਤੋਂ ਇਨਕਾਰ ਕੀਤਾ ਗਿਆ ਹੈ, ਜਾਂ ਬੈਨਿਫਿਟ ਘੱਟ ਜਾਂ ਬੰਦ ਕਰ ਦਿੱਤੇ ਗਏ ਹਨ)

ਜਨਮ ਦੀ ਤਾਰੀਖ	ਫੋਨ ਨੰਬਰ	
ਪਤਾ		
ਸ਼ਹਿਰ	ਸਟੇਟ	ਜ਼ਿਪ ਕੋਡ
ਦਸਤਖਤ	ਤਾਰੀਖ	
ਇਹ ਫਾਰਮ ਭਰਨ ਵਾਲੇ ਵਿਅਕਤੀ ਦਾ ਨਾਂ	ਫੋਨ ਨੰਬਰ	

- ਮੈਂ ਚਾਹੁੰਦਾ/ਚਾਹੁੰਦੀ ਹਾਂ ਕਿ ਹੇਠਾਂ ਦੱਸਿਆ ਵਿਅਕਤੀ ਇਸ ਸੁਣਵਾਈ ਵਿਚ ਮੇਰੀ ਨੁਮਾਇੰਦਗੀ ਕਰੇ। ਮੈਂ ਇਸ ਵਿਅਕਤੀ ਨੂੰ ਮੇਰੇ ਚਿਕਾਰਡ ਵੇਖਣ ਅਤੇ ਸੁਣਵਾਈ ਲਈ ਮੇਰੇ ਵਲੋਂ ਜਾਣ ਦੀ ਇਜਾਜ਼ਤ ਦੇਂਦਾ/ਦੇਂਦੀ ਹਾਂ (ਇਹ ਵਿਅਕਤੀ ਤੁਹਾਡਾ ਮਿਤਰ ਜਾਂ ਰਿਸ਼ਤੇਦਾਰ ਹੋ ਸਕਦਾ ਹੈ ਪਰ ਉਹ ਤੁਹਾਡੇ ਲਈ ਅਨੁਵਾਦ ਨਹੀਂ ਕਰ ਸਕਦਾ)।

ਨਾਂ	ਫੋਨ ਨੰਬਰ	
ਪਤਾ		
ਸ਼ਹਿਰ	ਸਟੇਟ	ਜ਼ਿਪ ਕੋਡ